

ਰਾਮਕਲੀ ਮਹਲਾ ੫ ਅਸਟਪਦੀ
Raamkalee, Fifth Mehl, Ashtapadee:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥

Receiving the Blessed Vision of His Darshan, all sins are erased, and He unites me with the Lord. ||1||

ਮੇਰਾ ਗੁਰੁ ਪਰਮੇਸਰੁ ਸੁਖਦਾਈ ॥

My Guru is the Transcendent Lord, the Giver of peace.

ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥

He implants the Naam, the Name of the Supreme Lord God within us; in the end, He is our help and support. ||1||Pause||

ਸਗਲ ਦੁਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥

The source of all pain within is destroyed; I apply the dust of the feet of the Saints to my forehead. ||2||

ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਢਾਈ ॥੩॥

In an instant, He purifies the sinners, and dispels the darkness of ignorance. ||3||

ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥

The Lord is all-powerful, the Cause of causes. Nanak seeks His Sanctuary. ||4||

ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥

Shattering the bonds, the Guru implants the Lord's lotus feet within, and lovingly attunes us to the One Word of the Shabad. ||5||

ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥

He has lifted me up, and pulled me out of the deep, dark pit of sin; I am attuned to the True Shabad. ||6||

ਜਨਮ ਮਰਣ ਕਾ ਸਹਸਾ ਚੁਕਾ ਬਾਹੁੜਿ ਕਤਹੁ ਨ ਧਾਈ ॥੭॥

The fear of birth and death is taken away; I shall never wander again. ||7||

ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥

This mind is imbued with the sublime elixir of the Naam; drinking in the Ambrosial Nectar, it is satisfied. ||8||

ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥

Joining the Society of the Saints, I sing the Kirtan of the Lord's Praises; I dwell in the eternal, unchanging place. ||9||

ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥

The Perfect Guru has given me the perfect teachings; there is nothing except the Lord, O Siblings of Destiny. ||10||

ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥

I have obtained the treasure of the Naam, by great good fortune; O Nanak, I shall not fall into hell. ||11||

ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥

Clever tricks have not worked for me; I shall act according to the Instructions of the Perfect Guru. ||12||

ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥

He is chanting, intense meditation, austere self-discipline and purification. He Himself acts, and causes us to act. ||13||

ਪੁਤ੍ਰ ਕਲਤ੍ਰੁ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥

In the midst of children and spouse, and utter corruption, the True Guru has carried me across. ||14||

ਅਪਣੇ ਜੀਅ ਤੈ ਆਪਿ ਸਮਾਲੇ ਆਪਿ ਲੀਏ ਲੜਿ ਲਾਈ ॥੧੫॥

You Yourself take care of Your beings; You Yourself attach them to the hem of Your robe. ||15||

ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥

I have built the boat of true Dharmic faith, to cross over the terrifying world-ocean. ||16||

ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥

The Lord Master is unlimited and endless; Nanak is a sacrifice, a sacrifice to Him. ||17||

ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥

Being of Immortal Manifestation, He is not born; He is self-existent; He is the Light in the darkness of Kali Yuga. ||18||

ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥

He is the Inner-knower, the Searcher of hearts, the Giver of souls; gazing upon Him, I am satisfied and fulfilled. ||19||

ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥

He is the One Universal Creator Lord, immaculate and fearless; He is permeating and pervading all the water and the land. ||20||

ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥

He blesses His devotees with the Gift of devotional worship; Nanak longs for the Lord, O my mother. ||21||1||6||